

ਧਨਾਸਰੀ ਮਹਲਾ ੩ ॥

Dhanaasaree, Third Mehl:

ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥

The value and worth of the Lord's Name cannot be described.

ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥

Blessed are those humble beings, who lovingly focus their minds on the Naam, the Name of the Lord.

ਗੁਰਮਤਿ ਸਾਚੀ ਸਾਚਾ ਵੀਚਾਰੁ ॥

True are the Guru's Teachings, and True is contemplative meditation.

ਆਪੇ ਬਖਸੇ ਦੇ ਵੀਚਾਰੁ ॥੧॥

God Himself forgives, and bestows contemplative meditation. ||1||

ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥

The Lord's Name is wonderful! God Himself imparts it.

ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥

In the Dark Age of Kali Yuga, the Gurmukhs obtain it. ||1||Pause||

ਹਮ ਮੂਰਖ ਮੂਰਖ ਮਨ ਮਾਹਿ ॥

We are ignorant; ignorance fills our minds.

ਹਉਮੈ ਵਿਚਿ ਸਭ ਕਾਰ ਕਮਾਹਿ ॥

We do all our deeds in ego.

ਗੁਰ ਪਰਸਾਦੀ ਹੰਉਮੈ ਜਾਇ ॥

By Guru's Grace, egotism is eradicated.

ਆਪੇ ਬਖਸੇ ਲਏ ਮਿਲਾਇ ॥੨॥

Forgiving us, the Lord blends us with Himself. ||2||

ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥

Poisonous wealth gives rise to great arrogance.

ਅਹੰਕਾਰਿ ਡੂਬੈ ਨ ਪਾਵੈ ਮਾਨੁ ॥

Drowning in egotism, no one is honored.

ਆਪੁ ਛੋਡਿ ਸਦਾ ਸੁਖੁ ਹੋਈ ॥

Forsaking self-conceit, one finds lasting peace.

ਗੁਰਮਤਿ ਸਾਲਾਹੀ ਸਚੁ ਸੋਈ ॥੩॥

Under Guru's Instruction, he praises the True Lord. ||3||

ਆਪੇ ਸਾਜੇ ਕਰਤਾ ਸੋਇ ॥

The Creator Lord Himself fashions all.

ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥

Without Him, there is no other at all.

ਜਿਸੁ ਸਚਿ ਲਾਏ ਸੋਈ ਲਾਗੈ ॥

He alone is attached to Truth, whom the Lord Himself so attaches.

ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥

O Nanak, through the Naam, lasting peace is attained in the hereafter.

||4||8||